

ਆਸਾ ਮਹਲਾ ੫ ॥

Aasaa, Fifth Mehl:

ਪਰਦੇਸੁ ਝਾਗਿ ਸਉਦੇ ਕਉ ਆਇਆ ॥

Having wandered through foreign lands, I have come here to do business.

ਵਸਤੁ ਅਨੂਪ ਸੁਣੀ ਲਾਭਾਇਆ ॥

I heard of the incomparable and profitable merchandise.

ਗੁਣ ਰਾਸਿ ਬੰਨ੍ਹਿ ਪਲੈ ਆਨੀ ॥

I have gathered in my pockets my capital of virtue, and I have brought it here with me.

ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥

Beholding the jewel, this mind is fascinated. ||1||

ਸਾਹ ਵਾਪਾਰੀ ਦੁਆਰੈ ਆਏ ॥

I have come to the door of the Trader.

ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥

Please display the merchandise, so that the business may be transacted.

||1||Pause||

ਸਾਹਿ ਪਠਾਇਆ ਸਾਹੈ ਪਾਸਿ ॥

The Trader has sent me to the Banker.

ਅਮੋਲ ਰਤਨ ਅਮੋਲਾ ਰਾਸਿ ॥

The jewel is priceless, and the capital is priceless.

ਵਿਸਟੁ ਸੁਭਾਈ ਪਾਇਆ ਮੀਤ ॥

O my gentle brother, mediator and friend

ਸਉਦਾ ਮਿਲਿਆ ਨਿਹਚਲ ਚੀਤ ॥੨॥

- I have obtained the merchandise, and my consciousness is now steady and stable. ||2||

ਭਉ ਨਹੀ ਤਸਕਰ ਪਉਣ ਨ ਪਾਨੀ ॥

I have no fear of thieves, of wind or water.

ਸਹਜਿ ਵਿਹਾੜੀ ਸਹਜਿ ਲੈ ਜਾਨੀ ॥

I have easily made my purchase, and I easily take it away.

ਸਤ ਕੈ ਖਟਿਐ ਦੁਖੁ ਨਹੀ ਪਾਇਆ ॥

I have earned Truth, and I shall have no pain.

ਸਹੀ ਸਲਾਮਤਿ ਘਰਿ ਲੈ ਆਇਆ ॥੩॥

I have brought this merchandise home, safe and sound. ||3||

ਮਿਲਿਆ ਲਾਹਾ ਭਏ ਅਨੰਦ ॥

I have earned the profit, and I am happy.

ਧੰਨੁ ਸਾਹ ਪੂਰੇ ਬਖਸਿੰਦ ॥

Blessed is the Banker, the Perfect Bestower.

ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥

How rare is the Gurmukh who obtains this merchandise;

ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥

Nanak has brought this profitable merchandise home. ||4||6||